

ਸਾਰਗ ਮਹਲਾ ੫ ਦੁਪਦੇ ਘਰੁ ੪ ॥

ੴ ਸਤਿਗੁਰ ਪ੍ਰਸਾਦਿ ॥

ਮੋਹਨ ਘਰਿ ਆਵਹੁ ਕਰਉ ਜੋਦਰੀਆ ॥

ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥

ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥

ਹੋਇ ਕ੍ਰਿਪਾਲ ਗੁਰ ਲਾਹਿ ਪਾਰਦੇ ਮਿਲਉ ਲਾਲ ਮਨੁ ਹਰੀਆ ॥੧

ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥

ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥

Translation*

My charming Beau ! Pray do come home, I crave.
I am given to arrogance and talk loud;
Mistaken and misled-yet I am Your slave.

I hear You are close, - yet,
Suffering from duality, I see You not.
Do be gracious and remove the curtain,
Yearning for You is my longing heart. (1)

If I were to forget You for an instant,
It appears a million days and years have passed
When he found the company of the Holy
Nanak met in them his God. (2)

- [SGGS: 1209]

- By Kartar Singh Duggal, [from "Guruvak: The Word Divine: Gleanings from Sri Guru Granth Sahib" [UBSPD. 5, Ansari Road, New Delhi 110 002.